

ਤੁਖਾਰੀ ਮਹਲਾ ੧ ॥ ਭੋਲਾਵੜੈ ਭੁਲੀ ਭੁਲਿ ਭੁਲਿ ਪਛੋਤਾਣੀ ॥ ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ
 ਨ ਜਾਣੀ ॥ ਪਿਰਿ ਛੋਡੀ ਸੁਤੀ ਅਵਗਣਿ ਮੁਤੀ ਤਿਸੁ ਧਨ ਵਿਧਣ ਰਾਤੇ ॥ ਕਾਮਿ ਕ੍ਰੋਧਿ ਅਹੰਕਾਰਿ
 ਵਿਗੁਤੀ ਹਉਮੈ ਲਗੀ ਤਾਤੇ ॥ ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ ਭਸਮ ਸਮਾਣੀ ॥ ਨਾਨਕ
 ਸਚੇ ਨਾਮ ਵਿਹੁਣੀ ਭੁਲਿ ਭੁਲਿ ਪਛੋਤਾਣੀ ॥ ੧ ॥ ਸੁਣਿ ਨਾਹ ਪਿਆਰੇ ਇਕ ਬੇਨੰਤੀ ਮੇਰੀ ॥ ਤੂ ਨਿਜ
 ਘਰਿ ਵਸਿਅੜਾ ਹਉ ਰੁਲਿ ਭਸਮੈ ਢੇਰੀ ॥ ਬਿਨੁ ਅਪਨੇ ਨਾਹੈ ਕੋਇ ਨ ਚਾਹੈ ਕਿਆ ਕਹੀਐ ਕਿਆ
 ਕੀਜੈ ॥ ਅੰਮ੍ਰਿਤ ਨਾਮੁ ਰਸਨ ਰਸੁ ਰਸਨਾ ਗੁਰ ਸਬਦੀ ਰਸੁ ਪੀਜੈ ॥ ਵਿਣੁ ਨਾਵੈ ਕੇ ਸੰਗਿ ਨ ਸਾਥੀ
 ਆਵੈ ਜਾਇ ਘਨੇਰੀ ॥ ਨਾਨਕ ਲਾਹਾ ਲੈ ਘਰਿ ਜਾਈਐ ਸਾਚੀ ਸਚੁ ਮਤਿ ਤੇਰੀ ॥ ੨ ॥ ਸਾਜਨ ਦੇਸਿ
 ਵਿਦੇਸੀਅੜੇ ਸਾਨੇਹੜੇ ਦੇਦੀ ॥ ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ ॥ ਮੁੰਧ ਨੈਣ ਭਰੇਦੀ
 ਗੁਣ ਸਾਰੇਦੀ ਕਿਉ ਪ੍ਰਭ ਮਿਲਾ ਪਿਆਰੇ ॥ ਮਾਰਗੁ ਪੰਥੁ ਨ ਜਾਣਉ ਵਿਖੜਾ ਕਿਉ ਪਾਈਐ ਪਿਰੁ
 ਪਾਰੇ ॥ ਸਤਿਗੁਰ ਸਬਦੀ ਮਿਲੈ ਵਿਛੁੰਨੀ ਤਨੁ ਮਨੁ ਆਗੈ ਰਾਖੈ ॥ ਨਾਨਕ ਅੰਮ੍ਰਿਤ ਬਿਰਖੁ ਮਹਾ ਰਸ
 ਫਲਿਆ ਮਿਲਿ ਪ੍ਰੀਤਮ ਰਸੁ ਚਾਖੈ ॥ ੩ ॥ ਮਹਲਿ ਬੁਲਾਇੜੀਏ ਬਿਲਮੁ ਨ ਕੀਜੈ ॥ ਅਨਦਿਨੁ
 ਰਤੜੀਏ ਸਹਜਿ ਮਿਲੀਜੈ ॥ ਸੁਖਿ ਸਹਜਿ ਮਿਲੀਜੈ ਰੋਸੁ ਨ ਕੀਜੈ ਗਰਬੁ ਨਿਵਾਰਿ ਸਮਾਣੀ ॥ ਸਾਚੈ
 ਰਾਤੀ ਮਿਲੈ ਮਿਲਾਈ ਮਨਮੁਖਿ ਆਵਣ ਜਾਣੀ ॥ ਜਬ ਨਾਚੀ ਤਬ ਘੁਘਟੁ ਕੈਸਾ ਮਟਕੀ ਫੋੜਿ
 ਨਿਰਾਰੀ ॥ ਨਾਨਕ ਆਪੈ ਆਪੁ ਪਛਾਣੈ ਗੁਰਮੁਖਿ ਤਤੁ ਬੀਚਾਰੀ ॥੧॥੪॥ {ਪੰਨਾ 1111-1112}

ਪਦਅਰਥ:- ਭੋਲਾਵੜੈ—ਕੋਝੇ ਭੋਲਾਵੇ ਵਿਚ, ਕੋਝੇ ਭੁਲੇਖੇ ਵਿਚ। ਭੁਲੀ—ਕੁਰਾਹੇ ਪੈ ਗਈ। ਭੁਲਿ—ਗਲਤੀ ਕਰ
 ਕੇ। ਪਛੋਤਾਣੀ—ਅਫਸੋਸ ਕਰਦੀ ਰਹੀ, ਹੱਥ ਮਲਦੀ ਰਹੀ। ਪਿਰਿ—ਪਿਰ ਨੇ, ਪ੍ਰਭੂ-ਪਤੀ ਨੇ। ਛੋਡਿਅੜੀ—
 ਤਿਆਗ ਦਿੱਤੀ, ਪਿਆਰ ਕਰਨਾ ਛੱਡ ਦਿੱਤਾ। ਸੁਤੀ—ਮਾਇਆ ਦੇ ਮੋਹ ਦੀ ਨੀਂਦ ਵਿਚ ਪਈ ਰਹੀ। ਸਾਰ—
 ਕਦਰ।

ਅਵਗਣਿ—ਅਵਗਣ ਦੇ ਕਾਰਨ, (ਇਸ) ਭੁੱਲ ਦੇ ਕਾਰਨ, (ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤੀ ਰਹਿਣ ਦੀ)
 ਭੁੱਲ ਦੇ ਕਾਰਨ। ਮੁਤੀ—(ਪਿਰ ਨੇ) ਤਿਆਗ ਦਿੱਤੀ। ਤਿਸੁ ਧਨ ਰਾਤੇ—ਉਸ (ਜੀਵ-) ਇਸਤ੍ਰੀ ਦੀ (ਜੀਵਨ)
 ਰਾਤ। ਵਿਧਣ—ਦੁੱਖ-ਭਰੀ। ਕਾਮਿ—ਕਾਮ ਵਿਚ। ਕ੍ਰੋਧ ਵਿਚ। ਵਿਗੁਤੀ—ਖੁਆਰ ਹੁੰਦੀ ਰਹੀ। ਤਾਤੇ—
 ਤਾਤਿ, ਈਰਖਾ।

ਉਡਰਿ—ਉੱਡ ਕੇ। ਉਡਰਿ ਚਲਿਆ—ਉੱਡ ਤੁਰਿਆ। ਹੰਸੁ—ਜੀਵਾਤਮਾ। ਭਸਮ—ਮਿੱਟੀ। ਵਿਹੁਣੀ—
 ਸੱਖਣੀ।॥

ਅਰਥ:- ਹੇ ਭਾਈ! (ਜਿਹੜੀ ਜੀਵ-ਇਸਤ੍ਰੀ ਪਰਮਾਤਮਾ ਦੇ ਨਾਮ ਤੋਂ ਵਾਂਜੀ ਰਹਿੰਦੀ ਹੈ, ਉਹ) ਕੋਝੇ ਭੁਲੇਖੇ ਵਿਚ ਪੈ
 ਕੇ ਜੀਵਨ-ਰਾਹ ਤੋਂ ਖੁੰਝ ਜਾਂਦੀ ਹੈ, ਮੁੜ ਮੁੜ ਗਲਤੀਆਂ ਕਰ ਕੇ ਪਛੁਤਾਂਦੀ ਰਹਿੰਦੀ ਹੈ। (ਅਜਿਹੀ ਜੀਵ-ਇਸਤ੍ਰੀ)
 ਪ੍ਰਭੂ-ਪਤੀ ਦੀ ਕਦਰ ਨਹੀਂ ਸਮਝਦੀ। (ਮਾਇਆ ਦੇ ਮੋਹ ਦੀ ਨੀਂਦ ਵਿਚ) ਗਾਫ਼ਿਲ ਹੋ ਰਹੀ (ਅਜਿਹੀ ਜੀਵ-
 ਇਸਤ੍ਰੀ) ਨੂੰ ਪ੍ਰਭੂ-ਪਤੀ ਨੇ ਭੀ ਮਨੋਂ ਲਾਹ ਦਿੱਤਾ ਹੁੰਦਾ ਹੈ।

ਹੇ ਭਾਈ! ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤੀ ਹੋਈ ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਪਿਆਰ ਕਰਨਾ ਛੱਡ
 ਦਿੱਤਾ, (ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤੀ ਰਹਿਣ ਦੇ ਇਸ) ਅੰਗੁਣ ਦੇ ਕਾਰਨ ਤਿਆਗ ਦਿੱਤਾ, ਉਸ ਜੀਵ-
 ਇਸਤ੍ਰੀ ਦੀ ਜ਼ਿੰਦਗੀ ਦੀ ਰਾਤ ਦੁੱਖਦਾਈ ਹੋ ਜਾਂਦੀ ਹੈ (ਉਸ ਦੀ ਸਾਰੀ ਉਮਰ ਦੁੱਖਾਂ ਵਿਚ ਬੀਤਦੀ ਹੈ)। ਉਹ
 ਇਸਤ੍ਰੀ ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ (ਸਦਾ) ਖੁਆਰ ਹੁੰਦੀ ਰਹਿੰਦੀ ਹੈ, ਉਸ ਨੂੰ ਹਉਮੈ ਚੰਬੜੀ ਰਹਿੰਦੀ

ਹੈ ਉਸ ਨੂੰ ਈਰਖਾ ਚੰਬੜੀ ਰਹਿੰਦੀ ਹੈ।

ਹੇ ਭਾਈ! ਪਰਮਾਤਮਾ ਦੇ ਹੁਕਮ ਅਨੁਸਾਰ ਜੀਵਾਤਮਾ (ਤਾਂ ਆਖਿਰ ਸਰੀਰ ਨੂੰ ਛੱਡ ਕੇ) ਤੁਰ ਪੈਂਦਾ ਹੈ, ਤੇ, ਸਰੀਰ ਮਿੱਟੀ ਦੀ ਢੇਰੀ ਹੋ ਕੇ ਮਿੱਟੀ ਨਾਲ ਮਿਲ ਜਾਂਦਾ ਹੈ। ਪਰ, ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਭੁੱਲੀ ਹੋਈ ਜੀਵ-ਇਸਤ੍ਰੀ ਸਾਰੀ ਉਮਰ ਭੁੱਲਾਂ ਕਰ ਕਰ ਕੇ (ਅਨੇਕਾਂ ਦੁੱਖ ਸਹੇੜ ਕੇ) ਪਛੁਤਾਂਦੀ ਰਹਿੰਦੀ ਹੈ।¹¹

ਪਦਅਰਥ:- ਨਾਹ—ਹੇ ਨਾਹ! ਹੇ ਨਾਥ! ਹੇ ਖਸਮ! ਨਿਜ ਘਰਿ—ਆਪਣੇ ਘਰ ਵਿਚ। ਹਉ—ਹਉ, ਮੈਂ। ਰੁਲਿ—ਰੁਲ ਕੇ, (ਵਿਕਾਰਾਂ ਵਿਚ), ਖੁਆਰ ਹੋ ਕੇ। ਬਿਨੁ ਨਾਹੈ—ਖਸਮ ਤੋਂ ਬਿਨਾ। ਨ ਚਾਹੈ—ਪਸੰਦ ਨਹੀਂ ਕਰਦਾ। ਕਿਆ ਕਹੀਐ—ਕੀਹ ਆਖਣਾ ਚਾਹੀਦਾ ਹੈ? ਕਿਆ ਕੀਜੈ—ਕੀਹ ਕਰਨਾ ਚਾਹੀਦਾ ਹੈ? ਅੰਮ੍ਰਿਤ ਨਾਮੁ—ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ। ਰਸਨ ਰਸੁ—ਸਾਰੇ ਰਸਾਂ ਤੋਂ ਸ੍ਰੇਸ਼ਟ ਰਸ। ਰਸਨਾ—ਜੀਭ ਨਾਲ। ਗੁਰ ਸਬਦੀ—ਗੁਰੂ ਦੇ ਸ਼ਬਦ ਵਿਚ ਜੁੜ ਕੇ। ਪੀਜੈ—ਪੀਣਾ ਚਾਹੀਦਾ ਹੈ।

ਸੰਗਿ—ਸੰਗੀ। ਆਵੈ ਜਾਇ—ਜੰਮਦੀ ਮਰਦੀ ਹੈ, ਜਨਮ ਮਰਨ ਦੇ ਗੇੜ ਵਿਚ ਪਈ ਰਹਿੰਦੀ ਹੈ। ਘਨੇਰੀ—ਬਹੁਤ ਲੋਕਾਈ। ਨਾਨਕ—ਹੇ ਨਾਨਕ! ਲਾਹਾ—ਲਾਭ। ਘਰਿ—ਘਰ ਵਿਚ, ਪ੍ਰਭੂ-ਚਰਨਾਂ ਵਿਚ। ਜਾਈਐ—ਜਾਣਾ ਚਾਹੀਦਾ ਹੈ। ਸਾਚੀ ਮਤਿ—ਪਵਿੱਤਰ ਮਤਿ। ਸਚੁ—ਸਦਾ-ਬਿਰ ਹਰਿ-ਨਾਮ (ਨੂੰ ਸਿਮਰਿਆਂ)।²¹

ਅਰਥ:- ਹੇ ਪਿਆਰੇ (ਪ੍ਰਭੂ-) ਪਤੀ! ਮੇਰੀ ਇਕ ਬੇਨਤੀ ਸੁਣ—ਤੂੰ ਆਪਣੇ ਘਰ ਵਿਚ ਵੱਸ ਰਿਹਾ ਹੈਂ, ਪਰ ਮੈਂ (ਤੈਥੋਂ ਵਿਛੁੜ ਕੇ ਵਿਕਾਰਾਂ ਵਿਚ) ਖੁਆਰ ਹੋ ਕੇ ਸੁਆਹ ਦੀ ਢੇਰੀ ਹੋ ਰਹੀ ਹਾਂ।

ਆਪਣੇ (ਪ੍ਰਭੂ-) ਪਤੀ ਤੋਂ ਬਿਨਾ (ਪ੍ਰਭੂ-ਪਤੀ ਤੋਂ ਵਿਛੁੜੀ ਜੀਵ-ਇਸਤ੍ਰੀ ਨੂੰ) ਕੋਈ ਪਿਆਰ ਨਹੀਂ ਕਰਦਾ। (ਇਸ ਹਾਲਤ ਵਿਚ ਫਿਰ) ਕੀਹ ਆਖਣਾ ਚਾਹੀਦਾ ਹੈ? ਕੀਹ ਕਰਨਾ ਚਾਹੀਦਾ ਹੈ? (ਹੇ ਜੀਵ-ਇਸਤ੍ਰੀ!) ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ (ਦੁਨੀਆ ਦੇ) ਸਭ ਰਸਾਂ ਤੋਂ ਸ੍ਰੇਸ਼ਟ ਰਸ ਹੈ; ਗੁਰੂ ਦੇ ਸ਼ਬਦ ਦੀ ਰਾਹੀਂ ਇਹ ਨਾਮ-ਰਸ ਜੀਭ ਨਾਲ ਪੀਂਦੇ ਰਹਿਣਾ ਚਾਹੀਦਾ ਹੈ।

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ (ਜਿੰਦ ਦਾ ਹੋਰ) ਕੋਈ ਸੰਗੀ ਨਹੀਂ ਕੋਈ ਸਾਥੀ ਨਹੀਂ। (ਨਾਮ ਤੋਂ ਖੁੰਝ ਕੇ) ਬਹੁਤ ਲੋਕਾਈ ਜਨਮ ਮਰਨ ਦੇ ਗੇੜ ਵਿਚ ਪਈ ਰਹਿੰਦੀ ਹੈ। ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦਾ ਨਾਮ-ਲਾਭ ਖੱਟ ਕੇ ਪ੍ਰਭੂ ਦੀ ਹਜ਼ੂਰੀ ਵਿਚ ਅੱਪੜ ਜਾਈਦਾ ਹੈ। (ਹੇ ਭਾਈ!) ਪਰਮਾਤਮਾ ਦਾ ਸਦਾ-ਬਿਰ ਨਾਮ (ਜਪਿਆ ਕਰ। ਇਸ ਦੀ ਬਰਕਤ ਨਾਲ) ਤੇਰੀ ਮਤਿ (ਵਿਕਾਰਾਂ ਦੇ ਗੱਲਿਆਂ ਤੋਂ) ਅਡੋਲ ਹੋ ਜਾਇਗੀ।²²

ਪਦਅਰਥ:- ਸਾਜਨ—ਸੱਜਣ ਪ੍ਰਭੂ ਜੀ! ਦੇਸਿ—ਦੇਸ ਵਿਚ, (ਜੀਵ-ਇਸਤ੍ਰੀ ਦੇ) ਹਿਰਦੇ-ਦੇਸ ਵਿਚ। ਵਿਦੇਸ—ਪਰਦੇਸ। ਵਿਦੇਸੀ—ਪਰਦੇਸੀ, ਪਰਦੇਸ ਵਿਚ ਰਹਿਣ ਵਾਲਾ। ਦੇਦੀ—ਦੋਂਦੀ। ਸਾਰਿ—ਚੇਤੇ ਕਰ ਕੇ, ਯਾਦ ਕਰ ਕੇ। ਸਮਾਲੇ—(ਹਿਰਦੇ ਵਿਚ) ਸਾਂਭਦੀ ਹੈ। ਤਿਨ ਸਜਣਾ—ਉਹਨਾਂ ਸੱਜਣਾਂ ਨੂੰ, ਪ੍ਰਭੂ ਸੱਜਣ ਜੀ ਨੂੰ। ਮੁਧ—{muADw} ਅੰਵਾਣ ਜੀਵ-ਇਸਤ੍ਰੀ। ਸਾਰੇਦੀ—ਸਾਰੋਂਦੀ, ਯਾਦ ਕਰਦੀ ਹੈ। ਕਿਉ ਪ੍ਰਭ ਮਿਲਾ—ਕਿਉਂ ਪ੍ਰਭ ਮਿਲਾਂ, ਮੈਂ ਕਿਵੇਂ ਪ੍ਰਭੂ ਨੂੰ ਮਿਲਾਂ? ਮਾਰਗੁ—ਰਸਤਾ। ਪੰਬੁ—ਰਸਤਾ। ਨ ਜਾਣਉ—ਨ ਜਾਣਉਂ, ਮੈਂ ਨਹੀਂ ਜਾਣਦੀ। ਵਿਖੜਾ—ਅੰਧਾ, ਅੰਕੜਾਂ-ਭਰਿਆ। ਪਾਰੇ—(ਵਿਖੜੇ ਰਸਤੇ ਤੋਂ) ਪਾਰਲੇ ਪਾਸੇ। ਸਬਦੀ—ਸ਼ਬਦ ਦੀ ਰਾਹੀਂ। ਵਿਛੁੰਨੀ—ਵਿਛੁੜੀ ਹੋਈ ਜੀਵ-ਇਸਤ੍ਰੀ। ਆਗੈ ਰਾਖੈ—(ਪ੍ਰਭੂ-ਪਤੀ ਦੇ) ਅੱਗੇ ਰੱਖ ਦੋਂਦੀ ਹੈ, ਭੇਟਾ ਕਰ ਦੋਂਦੀ ਹੈ। ਅੰਮ੍ਰਿਤ ਬਿਰਖੁ—ਆਤਮਕ ਜੀਵਨ ਦੇਣ ਵਾਲਾ ਨਾਮ-ਰੁੱਖ। ਮਹਾਰਸ ਫਲਿਆ—ਬੜੇ ਮਿਠੇ ਫਲਾਂ ਵਾਲਾ, ਜਿਸ ਨੂੰ ਉੱਚੇ ਆਤਮਕ ਗੁਣਾਂ ਦੇ ਬੜੇ ਮਿਠੇ ਫਲ ਲੱਗੇ ਹੋਏ ਹਨ। ਮਿਲਿ ਪ੍ਰੀਤਮ—ਪ੍ਰੀਤਮ-ਪ੍ਰਭੂ ਨੂੰ ਮਿਲ ਕੇ। ਰਸੁ—ਸੁਆਦ। ਚਾਖੈ—ਚੱਖਦੀ ਹੈ {ਇਕ-ਵਚਨ}।³¹

ਅਰਥ:- ਹੇ ਭਾਈ! ਸੱਜਣ-ਪ੍ਰਭੂ ਜੀ (ਹਰੇਕ ਜੀਵ-ਇਸਤ੍ਰੀ ਦੇ) ਹਿਰਦੇ-ਦੇਸ ਵਿਚ ਵੱਸ ਰਹੇ ਹਨ, (ਪਰ ਨਾਮ-ਹੀਣ ਜੀਵ-ਇਸਤ੍ਰੀ ਦੁੱਖਾਂ ਵਿਚ ਘਿਰ ਕੇ ਉਸ ਨੂੰ) ਪਰਦੇਸ ਵਿਚ ਵੱਸਦਾ ਜਾਣ ਕੇ (ਦੁੱਖਾਂ ਤੋਂ ਬਚਣ ਲਈ) ਤਰਲੇ-ਭਰੇ

ਸਨੇਹੇ ਭੇਜਦੀ ਹੈ। (ਨਾਮ ਤੋਂ ਵਾਂਜੀ ਹੋਈ) ਅੰਵਾਣ ਜੀਵ-ਇਸਤ੍ਰੀ (ਸਹੇੜੇ ਹੋਏ ਦੁੱਖਾਂ ਦੇ ਕਾਰਨ) ਰੋਂਦੀ ਹੈ, ਵਿਰਲਾਪ ਕਰਦੀ ਹੈ ਤੇ ਉਸ ਸੱਜਣ-ਪ੍ਰਭੂ ਜੀ ਨੂੰ ਮੁੜ ਮੁੜ ਯਾਦ ਕਰਦੀ ਹੈ।

(ਨਾਮ ਤੋਂ ਵਾਂਜੀ ਹੋਈ) ਅੰਵਾਣ ਜੀਵ-ਇਸਤ੍ਰੀ (ਸਹੇੜੇ ਦੁੱਖਾਂ ਦੇ ਕਾਰਨ) ਵਿਰਲਾਪ ਕਰਦੀ ਹੈ, ਪ੍ਰਭੂ-ਪਤੀ ਦੇ ਗੁਣ ਚੇਤੇ ਕਰਦੀ ਹੈ, (ਤੇ, ਤਰਲੇ ਲੈਂਦੀ ਹੈ ਕਿ) ਪਿਆਰੇ ਪ੍ਰਭੂ ਨੂੰ ਕਿਵੇਂ ਮਿਲਾਂ। (ਜਿਸ ਦੇਸ ਵਿਚ ਉਹ ਵੱਸਦਾ ਹੈ, ਉਸ ਦਾ) ਰਸਤਾ (ਅਨੇਕਾਂ ਵਿਕਾਰਾਂ ਦੀਆਂ) ਅੰਕੜਾਂ ਨਾਲ ਭਰਿਆ ਹੋਇਆ ਹੈ, ਮੈਂ ਉਹ ਰਸਤਾ ਜਾਣਦੀ ਭੀ ਨਹੀਂ ਹਾਂ, ਮੈਂ ਉਸ ਪਤੀ ਨੂੰ ਕਿਵੇਂ ਮਿਲਾਂ, ਉਹ ਤਾਂ (ਇਹਨਾਂ ਵਿਕਾਰਾਂ ਦੀਆਂ ਰੁਕਾਵਟਾਂ ਤੋਂ) ਪਾਰਲੇ ਪਾਸੇ ਰਹਿੰਦਾ ਹੈ।

ਹੇ ਨਾਨਕ! (ਆਖ—ਹੇ ਭਾਈ!) ਜਿਹੜੀ ਵਿਛੜੀ ਹੋਈ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਆਪਣਾ ਤਨ ਆਪਣਾ ਮਨ ਉਸ ਦੇ ਹਵਾਲੇ ਕਰ ਦਿੰਦੀ ਹੈ, ਉਹ ਉਸ ਨੂੰ ਮਿਲ ਪੈਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਇਕ ਐਸਾ ਰੁੱਖ ਹੈ ਜਿਸ ਨੂੰ ਉੱਚੇ ਆਤਮਕ ਗੁਣਾਂ ਦੇ ਫਲ ਲੱਗੇ ਰਹਿੰਦੇ ਹਨ, (ਗੁਰੂ ਦੇ ਸ਼ਬਦ ਦੀ ਰਾਹੀਂ ਆਪਣਾ ਤਨ ਮਨ ਭੇਟਾ ਕਰਨ ਵਾਲੀ ਜੀਵ-ਇਸਤ੍ਰੀ) ਪ੍ਰੀਤਮ-ਪ੍ਰਭੂ ਨੂੰ ਮਿਲ ਕੇ (ਉਸ ਰੁੱਖ ਦੇ ਫਲਾਂ ਦਾ) ਸੁਆਦ ਚੱਖਦੀ ਰਹਿੰਦੀ ਹੈ।³

ਪਦਅਰਥ:- ਮਹਲਿ—ਮਹਲ ਵਿਚ, ਪ੍ਰਭੂ ਦੀ ਹਜ਼ੂਰੀ ਵਿਚ। ਬੁਲਾਇਤੀਏ—ਹੇ ਸੱਦੀਏ ਹੋਈਏ! ਬਿਲਮੁ—{jvIMb} ਦੇਰ, ਢਿੱਲਾ ਨ ਕੀਜੈ—ਨਹੀਂ ਕਰਨੀ ਚਾਹੀਦੀ। ਅਨੁਦਿਨੁ—{Anuidn} ਹਰ ਰੋਜ਼, ਹਰ ਵੇਲੇ। ਸਹਜਿ—ਸਹਜ ਵਿਚ, ਆਤਮਕ ਅਡੋਲਤਾ ਵਿਚ। ਮਿਲੀਜੈ—ਮਿਲੇ ਰਹਿਣਾ ਚਾਹੀਦਾ ਹੈ, ਟਿਕੇ ਰਹਿਣਾ ਚਾਹੀਦਾ ਹੈ।

ਸੁਖਿ—ਸੁਖ ਵਿਚ, ਆਨੰਦ ਵਿਚ। ਰੋਸੁ—ਗਿਲਾ। ਰੋਸੁ ਨ ਕੀਜੈ—ਰੋਸਾ ਨਹੀਂ ਕਰਨਾ ਚਾਹੀਦਾ, ਗਿਲਾ ਨਹੀਂ ਕਰਨਾ ਚਾਹੀਦਾ। ਗਰਬੁ—ਅਹੰਕਾਰ। ਨਿਵਾਰਿ—ਦੂਰ ਕਰ ਕੇ। ਸਾਚੈ—ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ। ਰਾਤੀ—ਰੱਤੀ ਹੋਈ, ਪ੍ਰੇਮ-ਰੰਗ ਵਿਚ ਰੰਗੀ ਹੋਈ। ਮਿਲਾਈ—(ਗੁਰੂ ਦੀ) ਮਿਲਾਈ ਹੋਈ। ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ। ਆਵਣ ਜਾਣੀ—ਜਨਮ ਮਰਨ ਦੇ ਗੇੜ ਵਿਚ।

ਨਾਚੀ—ਨੱਚਣ ਲੱਗ ਪਈ। ਘੁਘਟੁ—ਘੁੰਡਾ। ਮਟੁਕੀ ਫੋੜਿ—ਸਰੀਰ ਦੇ ਮੋਹ ਨੂੰ ਤੋੜ ਕੇ। ਨਿਰਾਰੀ—ਨਿਰਾਲੀ, ਨਿਰਲੇਪ, ਵੱਖਰੀ। ਆਪੈ ਆਪੁ—ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਪਛਾਣੈ—ਪਛਾਣਦਾ ਹੈ, ਪੜਤਾਲਦਾ ਹੈ। ਤਤੁ—ਅਸਲੀਅਤ, ਅਸਲ ਜੀਵਨ-ਭੇਤ। ਬੀਚਾਰੀ—ਵਿਚਾਰਨ ਵਾਲਾ।⁴

ਅਰਥ:- ਹੇ ਪ੍ਰਭੂ ਦੀ ਹਜ਼ੂਰੀ ਵਿਚ ਸੱਦੀ ਹੋਈਏ! ਢਿੱਲ ਨਹੀਂ ਕਰਨੀ ਚਾਹੀਦੀ। ਹੇ ਹਰ ਵੇਲੇ ਪ੍ਰੇਮ-ਰੰਗ ਵਿਚ ਰੰਗੀ ਹੋਈਏ! ਆਤਮਕ ਅਡੋਲਤਾ ਵਿਚ ਟਿਕੇ ਰਹਿਣਾ ਚਾਹੀਦਾ ਹੈ (ਭਾਵ, ਹੇ ਭਾਈ! ਜਿਹੜੀ ਜੀਵ-ਇਸਤ੍ਰੀ ਹਰ ਵੇਲੇ ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜਿਹੜੀ ਪ੍ਰਭੂ ਦੀ ਯਾਦ ਵੱਲੋਂ ਕਦੇ ਭੀ ਢਿੱਲ ਨਹੀਂ ਕਰਦੀ, ਜਿਹੜੀ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ, ਉਸ ਜੀਵ-ਇਸਤ੍ਰੀ ਨੂੰ ਪਰਮਾਤਮਾ ਆਪਣੇ ਚਰਨਾਂ ਵਿਚ ਜੋੜਦਾ ਹੈ)।

ਹੇ ਭਾਈ! ਆਤਮਕ ਅਨੰਦ ਵਿਚ ਆਤਮਕ ਅਡੋਲਤਾ ਵਿਚ ਟਿਕੇ ਰਹਿਣਾ ਚਾਹੀਦਾ ਹੈ, (ਕਿਸੇ ਆਪਣੇ ਉੱਦਮ ਤੇ ਮਾਣ ਕਰ ਕੇ ਇਸ ਗੱਲ ਦਾ) ਗਿਲਾ ਨਹੀਂ ਕਰਨਾ ਚਾਹੀਦਾ (ਕਿ ਮੇਰਾ ਉੱਦਮ ਛੇਤੀ ਸਫਲ ਕਿਉਂ ਨਹੀਂ ਹੁੰਦਾ। ਜਿਹੜੀ ਭੀ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਹਾਸਲ ਕਰਦੀ ਹੈ) ਅਹੰਕਾਰ ਦੂਰ ਕਰ ਕੇ (ਹੀ ਪ੍ਰਭੂ ਵਿਚ) ਲੀਨ ਹੁੰਦੀ ਹੈ। ਜਿਸ ਨੂੰ ਗੁਰੂ ਮਿਲਾਂਦਾ ਹੈ ਉਹੀ ਮਿਲਦੀ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਰੰਗ ਵਿਚ ਰੰਗੀ ਰਹਿੰਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜਨਮ ਮਰਨ ਦੇ ਗੇੜ ਵਿਚ ਪਈ ਰਹਿੰਦੀ ਹੈ।

ਹੇ ਭਾਈ! (ਜਿਵੇਂ) ਜਦੋਂ ਕੋਈ ਇਸਤ੍ਰੀ ਨੱਚਣ ਲੱਗ ਪਏ ਤਾਂ ਉਹ ਘੁੰਡ ਨਹੀਂ ਕੱਢਦੀ, (ਤਿਵੇਂ ਜਿਹੜੀ ਜੀਵ-ਇਸਤ੍ਰੀ ਪ੍ਰਭੂ-ਪਿਆਰ ਦੇ ਰਾਹ ਤੇ ਤੁਰਦੀ ਹੈ ਉਹ) ਸਰੀਰ ਦਾ ਮੋਹ ਛੱਡ ਕੇ (ਮਾਇਆ ਤੋਂ) ਨਿਰਲੇਪ ਹੋ ਜਾਂਦੀ ਹੈ। ਹੇ

ਨਾਨਕ! ਗੁਰੂ ਦੇ ਦਸੋ ਰਾਹ ਉੱਤੇ ਤੁਰਨ ਵਾਲਾ ਮਨੁੱਖ ਸਦਾ ਆਪਣੇ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਉਹ ਅਸਲ ਜੀਵਨ-ਰਾਹ ਨੂੰ ਆਪਣੇ ਵਿਚਾਰ-ਮੰਡਲ ਵਿਚ ਟਿਕਾਈ ਰੱਖਦਾ ਹੈ।4। 4।